

## TODAY'S HUKAMNAMA FROM SRI DARBAR SAHIB, Sri Amritsar.

[January 31<sup>st</sup>, 2021 - Sunday - 05:30 AM. IST]

### ਸੋਰਠਿ ਮਹਲਾ ੫ ॥

ਸਰਬ ਸੁਖਾ ਕਾ ਦਾਤਾ ਸਤਿਗੁਰੂ ਤਾ ਕੀ ਸਰਨੀ ਪਾਈਐ ॥ ਦਰਸਨੁ ਭੇਟਤ  
ਹੋਤ ਅਨੰਦਾ ਦੂਖੁ ਗਇਆ ਹਰਿ ਗਾਈਐ ॥੧॥ ਹਰਿ ਰਸੁ ਪੀਵਹੁ ਭਾਈ ॥  
ਨਾਮੁ ਜਪਹੁ ਨਾਮੇ ਆਰਾਧਹੁ ਗੁਰ ਪੂਰੇ ਕੀ ਸਰਨਾਈ ॥ ਰਹਾਉ ॥ ਤਿਸਹਿ  
ਪਰਾਪਤਿ ਜਿਸੁ ਧੁਰਿ ਲਿਖਿਆ ਸੋਈ ਪੂਰਨੁ ਭਾਈ ॥ ਨਾਨਕ ਕੀ ਬੇਨੰਤੀ  
ਪ੍ਰਭ ਜੀ ਨਾਮਿ ਰਹਾ ਲਿਵ ਲਾਈ ॥੨॥੨੫॥੮੯॥

ਐਤਵਾਰ, ੧੮ ਮਾਘ (ਸੰਮਤ ਪ੫੨ ਨਾਨਕਸ਼ਾਹੀ) ੩੧ ਜਨਵਰੀ, ੨੦੨੧ (ਅੰਗ: ੬੩੦)

ਪੰਜਾਬੀ ਵਿਆਖਿਆ:

### ਸੋਰਠਿ ਮਹਲਾ ੫ ॥

ਹੇ ਭਾਈ ! ਗੁਰੂ ਸਾਰੇ ਸੁਖਾਂ ਦਾ ਦੇਣ ਵਾਲਾ ਹੈ, ਉਸ (ਗੁਰੂ) ਦੀ ਸ਼ਰਨ ਪੈਣਾ ਚਾਹੀਦਾ ਹੈ ।  
ਗੁਰੂ ਦਾ ਦਰਸਨ ਕੀਤਿਆਂ ਆਤਮਕ ਆਨੰਦ ਪ੍ਰਾਪਤ ਹੁੰਦਾ ਹੈ, ਹਰੇਕ ਦੁੱਖ ਦੂਰ ਹੋ ਜਾਂਦਾ  
ਹੈ, (ਗੁਰੂ ਦੀ ਸ਼ਰਨ ਪੈ ਕੇ) ਪਰਮਾਤਮਾ ਦੀ ਸਿਫਤਿ-ਸਾਲਾਹ ਕਰਨੀ ਚਾਹੀਦੀ ਹੈ ।੧। ਹੇ  
ਭਾਈ ! ਪੂਰੇ ਗੁਰੂ ਦੀ ਸ਼ਰਨ ਪੈ ਕੇ ਪਰਮਾਤਮਾ ਦਾ ਨਾਮ ਜਪਿਆ ਕਰੋ, ਹਰ ਵੇਲੇ ਨਾਮ ਹੀ  
ਸਿਮਰਿਆ ਕਰੋ, ਪਰਮਾਤਮਾ ਦਾ ਨਾਮ-ਅੰਮ੍ਰਿਤ ਪੀਂਦੇ ਰਿਹਾ ਕਰੋ । ਰਹਾਉ । ਪਰ, ਹੇ  
ਭਾਈ ! (ਇਹ ਨਾਮ ਦੀ ਦਾਤਿ ਗੁਰੂ ਦੇ ਦਰ ਤੋਂ) ਉਸ ਮਨੁੱਖ ਨੂੰ ਹੀ ਮਿਲਦੀ ਹੈ ਜਿਸ ਦੀ  
ਕਿਸਮਤਿ ਵਿਚ ਪਰਮਾਤਮਾ ਦੀ ਹਜ਼ੂਰੀ ਤੋਂ ਇਸ ਦੀ ਪ੍ਰਾਪਤੀ ਲਿਖੀ ਹੁੰਦੀ ਹੈ । ਉਹ ਮਨੁੱਖ  
ਸਾਰੇ ਗੁਣਾਂ ਵਾਲਾ ਹੋ ਜਾਂਦਾ ਹੈ । ਹੇ ਪ੍ਰਭੂ ਜੀ ! (ਤੇਰੇ ਦਾਸ) ਨਾਨਕ ਦੀ (ਭੀ ਤੇਰੇ ਦਰ ਤੇ  
ਇਹ) ਬੇਨੰਤੀ ਹੈ—ਮੈਂ ਤੇਰੇ ਨਾਮ ਵਿਚ ਸੁਰਤਿ ਜੋੜੀ ਰੱਖਾਂ ।੨।੨੫।੮੯।

English Translation:

### SORAT'H, FIFTH MEHL:

The True Guru is the Giver of all peace and comfort — seek His Sanctuary.  
Beholding the Blessed Vision of His Darshan, bliss ensues, pain is dispelled,  
and one sings the Lord's Praises. ॥ 1 ॥ Drink in the sublime essence of the  
Lord, O Siblings of Destiny. Chant the Naam, the Name of the Lord;  
worship the Naam in adoration, and enter the Sanctuary of the Perfect Guru.  
॥ Pause ॥ Only one who has such pre-ordained destiny receives it; he  
alone becomes perfect, O Siblings of Destiny. Nanak's prayer, O Dear God,  
is to remain lovingly absorbed in the Naam. ॥ 2 ॥ 25 ॥ 89 ॥